

ਸੋਰਠਿ ਮਹਲਾ ੫ ॥

Sorat'h, Fifth Mehl:

ਭਏ ਕ੍ਰਿਪਾਲ ਸੁਆਮੀ ਮੇਰੇ ਤਿਤੁ ਸਾਚੈ ਦਰਬਾਰਿ ॥

My Lord and Master has become Merciful, in His True Court.

ਸਤਿਗੁਰਿ ਤਾਪੁ ਗਵਾਇਆ ਭਾਈ ਠਾਂਢਿ ਪਈ ਸੰਸਾਰਿ ॥

The True Guru has taken away the fever, and the whole world is at peace, O Siblings of Destiny.

ਅਪਣੇ ਜੀਅ ਜੰਤ ਆਪੇ ਰਾਖੇ ਜਮਹਿ ਕੀਓ ਹਟਤਾਰਿ ॥੧॥

The Lord Himself protects His beings and creatures, and the Messenger of Death is out of work. ||1||

ਹਰਿ ਕੇ ਚਰਣ ਰਿਦੈ ਉਰਿ ਧਾਰਿ ॥

Enshrine the Lord's feet within your heart.

ਸਦਾ ਸਦਾ ਪ੍ਰਭੁ ਸਿਮਰੀਐ ਭਾਈ ਦੁਖ ਕਿਲਬਿਖ ਕਾਟਣਹਾਰੁ ॥੧॥ ਰਹਾਉ ॥

Forever and ever, meditate in remembrance on God, O Siblings of Destiny. He is the Eradicator of suffering and sins. ||1||Pause||

ਤਿਸ ਕੀ ਸਰਣੀ ਉਬਰੈ ਭਾਈ ਜਿਨਿ ਰਚਿਆ ਸਭੁ ਕੋਇ ॥

He fashioned all beings, O Siblings of Destiny, and His Sanctuary saves them.

ਕਰਣ ਕਾਰਣ ਸਮਰਥੁ ਸੋ ਭਾਈ ਸਚੈ ਸਚੀ ਸੋਇ ॥

He is the Almighty Creator, the Cause of causes, O Siblings of Destiny; He, the True Lord, is True.

ਨਾਨਕ ਪ੍ਰਭੁ ਧਿਆਈਐ ਭਾਈ ਮਨੁ ਤਨੁ ਸੀਤਲੁ ਹੋਇ ॥੨॥੧੯॥੪੭॥

Nanak: meditate on God, O Siblings of Destiny, and your mind and body shall be cool and calm. ||2||19||47||